

ਆਸਾ ਮਹਲਾ ੫ ॥

Aasaa, Fifth Mehl:

ਜਾ ਪ੍ਰਭ ਕੀ ਹਉ ਚੇਰੁਲੀ ਸੇ ਸਭ ਤੇ ਉਚਾ ॥

I am God's maid-servant; He is the highest of all.

ਸਭੁ ਕਿਛੁ ਤਾ ਕਾ ਕਾਂਢੀਐ ਥੇਰਾ ਅਰੁ ਮੂਚਾ ॥੧॥

All things, big and small, are said to belong to Him. ||1||

ਜੀਅ ਪ੍ਰਾਨ ਮੇਰਾ ਧਨੇ ਸਾਹਿਬ ਕੀ ਮਨੀਆ ॥

I surrender my soul, my breath of life, and my wealth, to my Lord Master.

ਨਾਮਿ ਜਿਸੈ ਕੈ ਉਜਲੀ ਤਿਸੁ ਦਾਸੀ ਗਨੀਆ ॥੧॥ ਰਹਾਉ ॥

Through His Name, I become radiant; I am known as His slave. ||1||Pause||

ਵੇਪਰਵਾਹੁ ਅਨੰਦ ਮੈ ਨਾਉ ਮਾਣਕ ਹੀਰਾ ॥

You are Carefree, the Embodiment of Bliss. Your Name is a gem, a jewel.

ਰਜੀ ਧਾਈ ਸਦਾ ਸੁਖੁ ਜਾ ਕਾ ਤੂੰ ਮੀਰਾ ॥੨॥

One who has You as her Master, is satisfied, satiated and happy forever. ||2||

ਸਖੀ ਸਹੇਰੀ ਸੰਗ ਕੀ ਸੁਮਤਿ ਦ੍ਰਿੜਾਵਉ ॥

O my companions and fellow maidens, please implant that balanced understanding within me.

ਸੇਵਹੁ ਸਾਧੂ ਭਾਉ ਕਰਿ ਤਉ ਨਿਧਿ ਹਰਿ ਪਾਵਉ ॥੩॥

Serve the Holy Saints lovingly, and find the treasure of the Lord. ||3||

ਸਗਲੀ ਦਾਸੀ ਠਾਕੁਰੈ ਸਭ ਕਹਤੀ ਮੇਰਾ ॥

All are servants of the Lord Master, and all call Him their own.

ਜਿਸਹਿ ਸੀਗਾਰੇ ਨਾਨਕਾ ਤਿਸੁ ਸੁਖਹਿ ਬਸੇਰਾ ॥੪॥੧੫॥੧੧੭॥

She alone dwells in peace, O Nanak, whom the Lord adorns. ||4||15||117||